

ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਚੈ ਸਿੰਚਾਈ ॥ ਨਵ ਨਿਧਿ
 ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥ ੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ
 ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸੂਬ ਠਾਈ ॥ ੧॥ ਰਹਾਉ ॥ ਤਾ ਕਉ ਕੋਇ ਨ
 ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ
 ॥੨॥੨॥੩੩॥ {ਪੰਨਾ 679}

ਪਦਅਰਥ:- ਦਇਆਲ—ਦਇਆਵਾਨ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਿਚੈ—ਹਿਰਦੇ
 ਵਿਚ। ਸਿੰਚਾਈ—ਮੈਂ ਭੀ ਭਰ ਲਵਾਂ। ਨਵ ਨਿਧਿ—(ਧਰਤੀ ਦੇ ਸਾਰੇ ਹੀ) ਨੌਂ ਖਜ਼ਾਨੇ। ਰਿਧਿ ਸਿਧਿ—ਕਰਾਮਾਤੀ
 ਤਾਕਤਾਂ। ਜਨ ਪਾਈ—ਸੰਤ ਜਨਾਂ ਦੇ ਪੈਰਾਂ ਵਿਚ।1।

ਕਉ—ਨੂੰ। ਜਾਈ—ਥਾਂ। ਸਗਲ ਹੀ ਜਾਈ—ਸਭ ਥਾਵਾਂ ਵਿਚ। ਗ੍ਰਿਹਿ—ਘਰ ਵਿਚ। ਰਵਿ ਰਹਿਆ—ਵੱਸ
 ਰਿਹਾ ਹੈ। ਸੂਬ—ਸਰਬ, ਸਾਰੀਆਂ। ਠਾਈ—ਥਾਵਾਂ ਵਿਚ।1। ਰਹਾਉ।

ਪਹੁਚਨਹਾਰਾ—ਬਰਾਬਰੀ ਕਰ ਸਕਣ ਵਾਲਾ। ਜਾ ਕੈ ਅੰਗਿ—ਜਿਸ ਦੇ ਪੱਖ ਵਿਚ। ਗੁਸਾਈ—ਧਰਤੀ ਦਾ ਖਸਮ-
 ਪ੍ਰਭੂ। ਤ੍ਰਾਸ—ਡਰ। ਧਿਆਈ—ਧਿਆਇ।2।

ਅਰਥ:- ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ
 ਰਹਿੰਦਾ ਹੈ। ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ। (ਭਗਤਾਂ ਨੂੰ ਪ੍ਰਭੂ) ਸਭਨੀਂ
 ਥਾਈਂ ਵੱਸਦਾ (ਦਿੱਸਦਾ ਹੈ)।1। ਰਹਾਉ।

ਹੇ ਭਾਈ! ਧਰਤੀ ਦੇ ਸਾਰੇ ਨੌਂ ਖਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ
 ਰਹਿੰਦੀਆਂ ਹਨ। ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ। (ਜੇ
 ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ
 ਨਾਮ-ਜਲ ਇਕੱਠਾ ਕਰ ਸਕਾਂ।1।

ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ
 ਕਰ ਸਕਦਾ। ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ
 ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ।2। 2। 33।